



Punjab Government Gazette

Published by Authority

No. 10] CHANDIGARH, FRIDAY, MARCH 5, 2021 (PHALGUNA 14, 1942 SAKA)

PART III

**Notification by High Court, Labour Commissioner ; Advertisements ;
Director of Lotteries, Punjab and Notices etc.**

ਕਿਰਤ ਕਮਿਸ਼ਨਰ

ਮਿਤੀ 23 ਫਰਵਰੀ, 2021

ਨੰਬਰ: ਸਕਕ/2021/252.-ਮੇਰੀ ਰਾਏ ਹੈ ਕਿ Sh. Satnam Singh S/o Sh. Shinder Kumar, R/o O/S Kasuri Gate, Near Sikh Kanya Mahavidalya, Gali No. 7, Ferozepur City.

ਅਤੇ

ਮੈਸ: 1. **The Executive Engineer, Punjab Water Supply & Sewerage Board, Circular Road, Near Zira Gate, Ferozepur City.**

2. **The Sub Divisional Engineer, Punjab, Water Supply & Sewerage Board, Circular Road, Near Zira Gate, Ferozepur City** ਵਿਚਕਾਰ ਇੱਕ ਉਦਯੋਗਿਕ ਵਿਵਾਦ ਹੈ।

ਇਸ ਲਈ ਉਦਯੋਗਿਕ ਵਿਵਾਦ ਐਕਟ, 1947 ਦੀ ਧਾਰਾ 2 ਏ ਅਤੇ ਧਾਰਾ 10(1) ਦੇ ਪੈਰਾ (ਸੀ) ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਅਧਿਸੂਚਨਾ ਨੰ: 1/122/04-4 ਕਿਰਤ/ 1091 ਮਿਤੀ 19.03.2008 ਜੋ ਕਿ ਮਿਤੀ 04.04.2008 ਨੂੰ ਸਰਕਾਰੀ ਗਜ਼ਟ ਵਿਚ ਛਪੀ ਹੈ, ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਂ ਕਿਰਤੀ ਅਤੇ ਪ੍ਰਬੰਧਕਾਂ ਦਰਮਿਆਨ ਉਦਯੋਗਿਕ ਵਿਵਾਦ ਐਕਟ ਦੀ ਧਾਰਾ 7 ਅਧੀਨ ਬਣਾਈ ਗਈ **ਪ੍ਰਧਾਨਗੀ ਅਫਸਰ ਇੰਡਸਟਰੀਅਲ ਟ੍ਰਿਬਿਊਨਲ, ਬਠਿੰਡਾ** ਨੂੰ ਹੇਠ ਲਿਖੇ ਖਰੜੇ ਅਨੁਸਾਰ ਨਿਆਂ ਨਿਰਣੇ ਅਤੇ ਇਸ ਸਬੰਧੀ ਅਵਾਰਡ ਤਿੰਨ ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ:-

“ਕੀ ਕਿਰਤੀ ਸ਼੍ਰੀ ਸਤਨਾਮ ਸਿੰਘ ਦੀ ਸੇਵਾ ਸਮਾਪਤੀ ਮਾਲਕਾਂ/ਪ੍ਰਬੰਧਕਾਂ ਵੱਲੋਂ ਗੈਰ ਕਾਨੂੰਨੀ ਅਤੇ ਅਨੁਚਿਤ ਢੰਗ ਨਾਲ ਕੀਤੀ ਗਈ ਹੈ? ਜੇਕਰ ਹਾਂ ਤਾਂ ਇਸ ਸਬੰਧ ਵਿੱਚ ਕਿਰਤੀ ਨੂੰ ਕੀ ਲਾਭ ਅਤੇ ਕਿਸ ਵਿਸਥਾਰ ਨਾਲ ਪ੍ਰਾਪਤ ਕਰਨ ਦਾ ਹੱਕਦਾਰ ਹੈ”

(ਸੁਨੀਲ ਕੁਮਾਰ, ਭੋਰੀਵਾਲ)

ਸਹਾਇਕ ਕਿਰਤ ਕਮਿਸ਼ਨਰ,
ਫਿਰੋਜ਼ਪੁਰ।